

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥

Aasaa, Kaafee, First Mehl, Eighth House, Ashtapadees:

ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥

As the shepherd is in the field for only a short time, so is one in the world.

ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥

Practicing falsehood, they build their homes. ||1||

ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥

Wake up! Wake up! O sleepers, see that the travelling merchant is leaving.

||1||Pause||

ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥

Go ahead and build your houses, if you think you will stay here forever and ever.

ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥

The body shall fall, and the soul shall depart; if only they knew this. ||2||

ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥

Why do you cry out and mourn for the dead? The Lord is, and shall always be.

ਤੁਮ ਰੋਵਹੁਗੇ ਓਸ ਨੋ ਤੁਮ ਕਉ ਕਉਣੁ ਰੋਈ ॥੩॥

You mourn for that person, but who will mourn for you? ||3||

ਧੰਧਾ ਪਿਟਿਹੁ ਭਾਈਹੋ ਤੁਮ ਕੂੜੁ ਕਮਾਵਹੁ ॥

You are engrossed in worldly entanglements, O Siblings of Destiny, and you are practicing falsehood.

ਓਹੁ ਨ ਸੁਣਈ ਕਤ ਹੀ ਤੁਮ ਲੋਕ ਸੁਣਾਵਹੁ ॥੪॥

The dead person does not hear anything at all; your cries are heard only by other people. ||4||

ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥

Only the Lord, who causes the mortal to sleep, O Nanak, can awaken him again.

ਜੇ ਘਰੁ ਬੁਝੈ ਆਪਣਾ ਤਾਂ ਨੀਦ ਨ ਹੋਈ ॥੫॥

One who understands his true home, does not sleep. ||5||

ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥

If the departing mortal can take his wealth with him,

ਤਾ ਧਨੁ ਸੰਚਹੁ ਦੇਖਿ ਕੈ ਬੁਝਹੁ ਬੀਚਾਰੇ ॥੬॥

then go ahead and gather wealth yourself. See this, reflect upon it, and understand. ||6||

ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥

Make your deals, and obtain the true merchandise, or else you shall regret it later.

ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥

Abandon your vices, and practice virtue, and you shall obtain the essence of reality. ||7||

ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥

Plant the seed of Truth in the soil of Dharmic faith, and practice such farming.

ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥

Only then will you be known as a merchant, if you take your profits with you. ||8||

ਕਰਮੁ ਹੋਵੈ ਸਤਿਗੁਰੁ ਮਿਲੈ ਬੁਝੈ ਬੀਚਾਰਾ ॥

If the Lord shows His Mercy, one meets the True Guru; contemplating Him, one comes to understand.

ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥

Then, one chants the Naam, hears the Naam, and deals only in the Naam. ||9||

ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥

As is the profit, so is the loss; this is the way of the world.

ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥

Whatever pleases His Will, O Nanak, is glory for me. ||10||13||